

ੴ ਸਤਿਗੁਰ ਪ੍ਰਸਾਦਿ ॥ ਧਨਾਸਰੀ ਮਹਲਾ ੯ ॥ ਕਾਹੇ ਰੇ ਬਨ ਖੋਜਨ ਜਾਈ ॥ ਸਰਬ
ਨਿਵਾਸੀ ਸਦਾ ਅਲੇਪਾ ਤੇਹੀ ਸੰਗਿ ਸਮਾਈ ॥੧॥ ਰਹਾਉ ॥ ਪੁਹਪ ਮਧਿ ਜਿਉ ਬਾਸੁ ਬਸਤੁ ਹੈ
ਮੁਕਰ ਮਾਹਿ ਜੈਸੇ ਛਾਈ ॥ ਤੈਸੇ ਹੀ ਹਰਿ ਬਸੇ ਨਿਰੰਤਰਿ ਘਟ ਹੀ ਖੋਜਹੁ ਭਾਈ ॥੧॥ ਬਾਹਰਿ
ਭੀਤਰਿ ਏਕੇ ਜਾਨਹੁ ਇਹੁ ਗੁਰ ਗਿਆਨੁ ਬਤਾਈ ॥ ਜਨ ਨਾਨਕ ਬਿਨੁ ਆਪਾ ਚੀਨੈ ਮਿਟੈ ਨ
ਭ੍ਰਮ ਕੀ ਕਾਈ ॥੨॥੧॥ {ਪੰਨਾ 684}

ਪਦਅਰਥ:- ਕਾਹੇ—ਕਾਹਦੇ ਵਾਸਤੇ? ਰੇ—ਹੇ ਭਾਈ! ਬਨ—ਜੰਗਲਾਂ ਵਿਚ। ਬਨਿ—ਜੰਗਲ ਵਿਚ।
ਨਿਵਾਸੀ—ਵੱਸਣ ਵਾਲਾ। ਅਲੇਪਾ—ਨਿਰਲੇਪ, ਮਾਇਆ ਦੇ ਪ੍ਰਭਾਵ ਤੋਂ ਸੁਤੰਤਰ। ਤੇਹੀ ਸੰਗਿ—ਤੇ
ਸੰਗਿ ਹੀ, ਤੇਰੇ ਨਾਲ ਹੀ।1। ਰਹਾਉ।

ਪੁਹਪ—ਫੁੱਲ। ਮਧਿ—ਵਿਚ। ਬਾਸੁ—ਸੁਗੰਧੀ। ਮੁਕਰ—ਸ਼ੀਸ਼ਾ। ਛਾਈ—ਛਾਇਆ, ਅਕਸ।
ਨਿਰੰਤਰਿ—ਬਿਨਾ ਵਿੱਥ ਦੇ; ਹਰ ਥਾਂ, ਸਭਨਾਂ ਵਿਚ। ਘਟ ਹੀ—ਘਟਿ ਹੀ, ਹਿਰਦੇ ਵਿਚ ਹੀ {ਲਫਜ਼
'ਘਟਿ' ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}। ਭਾਈ—ਹੇ ਭਾਈ!।1।

ਭੀਤਰਿ—(ਆਪਣੇ ਸਰੀਰ ਦੇ) ਅੰਦਰ। ਗੁਰ ਗਿਆਨੁ—ਗੁਰੂ ਦਾ ਗਿਆਨ। ਗੁਰਿ—ਗੁਰੂ ਨੇ।
ਆਪਾ—ਆਪਣਾ ਆਪ, ਆਪਣਾ ਆਤਮਕ ਜੀਵਨ। ਬਿਨੁ ਚੀਨੈ—ਪਰਖਣ ਤੋਂ ਬਿਨਾ। ਭ੍ਰਮ—
ਭਟਕਣਾ। ਕਾਈ—ਹਰੇ ਰੰਗ ਦਾ ਜਾਲਾ ਜੋ ਉਸ ਥਾਂ ਲੱਗ ਜਾਂਦਾ ਹੈ ਜਿੱਥੇ ਪਾਣੀ ਕਾਫ਼ੀ ਚਿਰ ਖਲੋਤਾ
ਰਹੇ। ਇਸ ਜਾਲੇ ਦੇ ਕਾਰਨ ਪਾਣੀ ਜ਼ਮੀਨ ਵਿਚ ਰਚ ਨਹੀਂ ਸਕਦਾ। ਇਸੇ ਤਰ੍ਹਾਂ ਭਟਕਣਾ ਦੇ ਜਾਲੇ
ਦੇ ਕਾਰਨ ਪਾਣੀ ਜ਼ਮੀਨ ਮਨ ਦੇ ਅੰਦਰ ਅਸਰ ਨਹੀਂ ਕਰਦੀ।2।

ਅਰਥ:- ਹੇ ਭਾਈ! (ਪਰਮਾਤਮਾ ਨੂੰ) ਲੱਭਣ ਵਾਸਤੇ ਤੂੰ ਜੰਗਲਾਂ ਵਿਚ ਕਿਉਂ ਜਾਂਦਾ ਹੈਂ? ਪਰਮਾਤਮਾ
ਸਭ ਵਿਚ ਵੱਸਣ ਵਾਲਾ ਹੈ, (ਫਿਰ ਭੀ) ਸਦਾ (ਮਾਇਆ ਦੇ ਪ੍ਰਭਾਵ ਤੋਂ) ਨਿਰਲੇਪ ਰਹਿੰਦਾ ਹੈ। ਉਹ
ਪਰਮਾਤਮਾ ਤੇਰੇ ਨਾਲ ਹੀ ਵੱਸਦਾ ਹੈ।1। ਰਹਾਉ।

ਹੇ ਭਾਈ! ਜਿਵੇਂ ਫੁੱਲ ਵਿਚ ਸੁਗੰਧੀ ਵੱਸਦੀ ਹੈ, ਜਿਵੇਂ ਸ਼ੀਸ਼ੇ ਵਿਚ (ਸ਼ੀਸ਼ਾ ਵੇਖਣ ਵਾਲੇ ਦਾ) ਅਕਸ
ਵੱਸਦਾ ਹੈ, ਤਿਵੇਂ ਪਰਮਾਤਮਾ ਇਕ-ਰਸ ਸਭਨਾਂ ਦੇ ਅੰਦਰ ਵੱਸਦਾ ਹੈ। (ਇਸ ਵਾਸਤੇ, ਉਸ ਨੂੰ)
ਆਪਣੇ ਹਿਰਦੇ ਵਿਚ ਹੀ ਲੱਭ।1।

ਹੇ ਭਾਈ! ਗੁਰੂ ਦਾ (ਆਤਮਕ ਜੀਵਨ ਦਾ) ਉਪਦੇਸ਼ ਇਹ ਦੱਸਦਾ ਹੈ ਕਿ (ਆਪਣੇ ਸਰੀਰ ਦੇ) ਅੰਦਰ
(ਅਤੇ ਆਪਣੇ ਸਰੀਰ ਤੋਂ) ਬਾਹਰ (ਹਰ ਥਾਂ) ਇਕ ਪਰਮਾਤਮਾ ਨੂੰ (ਵੱਸਦਾ) ਸਮਝੋ। ਹੇ ਦਾਸ
ਨਾਨਕ! ਆਪਣਾ ਆਤਮਕ ਜੀਵਨ ਪਰਖਣ ਤੋਂ ਬਿਨਾ (ਮਨ ਉੱਤੇ) ਭਟਕਣਾ ਦਾ ਜਾਲਾ ਦੂਰ ਨਹੀਂ ਹੋ
ਸਕਦਾ (ਤੇ, ਉਤਨਾ ਚਿਰ ਸਰਬ-ਵਿਆਪਕ ਪਰਮਾਤਮਾ ਦੀ ਸੂਝ ਨਹੀਂ ਆ ਸਕਦੀ)।2।1।